

ਗਉੜੀ ॥

Gauree:

ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥

With both sin and virtue, the ox of the body is purchased; the air of the breath is the capital which has appeared.

ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥

The bag on its back is filled with desire; this is how we purchase the herd. ||1||

ਐਸਾ ਨਾਇਕੁ ਰਾਮੁ ਹਮਾਰਾ ॥

My Lord is such a wealthy merchant!

ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥

He has made the whole world his peddler. ||1||Pause||

ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥

Sexual desire and anger are the tax-collectors, and the waves of the mind are the highway robbers.

ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥

The five elements join together and divide up their loot. This is how our herd is disposed of! ||2||

ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥

Says Kabear, listen, O Saints: This is the state of affairs now!

ਘਾਟੀ ਚਢਤ ਬੈਲੁ ਇਕੁ ਥਾਕਾ ਚਲੇ ਗੋਨਿ ਛਿਟਕਾਈ ॥੩॥੫॥੪੯॥

Going uphill, the ox has grown weary; throwing off his load, he continues on his journey. ||3||5||49||